

ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ ਸਿ), ਪੰਜਾਬ

ਹੁਕਮ :: (37946 ਸਰ) 12/111-17 ਸੇ-1(1) (ਕੋ:ਸੈਲ-2)

ਮਿਤੀ, ਐਸ.ਏ.ਐਸ. ਨਗਰ :: 13-10-17

ਹੇਠ ਲਿਖੇ ਕਰਮਚਾਰੀ ਨੂੰ ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਾਰੇ ਜਾਰੀ ਹੋਈਆਂ ਹਦਾਇਤਾਂ ਅਧੀਨ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਮ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀ ਸੁਖਦੇਸਰ ਦਾਸ, ਰਿਟਾ:ਸੀਨੀਅਰ ਸਹਾਇਕ, ਦਫਤਰ ਡੀ.ਪੀ.ਆਈ (ਸੈ.ਸਿ), ਪੰਜਾਬ। ਬੈਂਕ ਖਾਤਾ ਨੰ:3918000300049539 ਆਈ.ਐਫ.ਐਸ.ਸੀ.ਕੋਡ-ਪੀ.ਯੂ.ਐਨ.ਬੀ 0325000 ਬੈਂਕ ਦਾ ਨਾਂ- ਪੰਜਾਬ ਨੈਸ਼ਨਲ ਬੈਂਕ, ਸੈਕਟਰ 37-ਡੀ, ਚੰਡੀਗੜ੍ਹ। ਪੀ.ਪੀ.ਓ ਨੰ:105069/ਪੰਜਾਬ	ਰੁਪੈ:9,488/- (ਨੌ ਹਜ਼ਾਰ ਚਾਰ ਸੌ ਅਠਾਸੀ ਸਿਰਫ)	ਸ਼੍ਰੀ ਸੁਖਦੇਸਰ ਦਾਸ	ਖੁਦ	24-05-17 ਤੋਂ 23-08-17 ਤੱਕ ਫੋਰਟਿਸ ਹਸਪਤਾਲ ਮੋਹਾਲੀ।

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਸ਼ਾਖਾ/ ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
2. ਕਿ ਸਬੰਧਤ ਵੱਲੋਂ ਕਿਸੇ ਸਰਕਾਰੀ/ ਪ੍ਰਾਇਵੇਟ ਬੀ ਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਜ਼ਿਲਾ ਸਿਖਿਆ ਅਫਸਰ/ ਡੀ.ਡੀ.ਓ ਡਾਇਰੈਕਟਰੇਟ ਦੀ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਵੱਡੇ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੋਰਮਿੰਟ ਪੈਨਸ਼ਨਰਜ਼ ਸਾਲ 2017-18 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪਰਮਜੀਤ ਸਿੰਘ

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ

ਮਿਤੀ :- 17.11.17

ਪਿੱਠ ਅੰਕਣ ਨੰ: ਉਕਤ 14432-35

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਲੇਖਾਕਾਰ , ਪੰਜਾਬ, ਚੰਡੀਗੜ੍ਹ।
2. ਜਿਲਾ ਖਜਾਨਾ ਅਫਸਰ, ਪੰਜਾਬ, ਚੰਡੀਗੜ੍ਹ।
3. ਸੁਪਰਡੈਂਟ ਸੇਵਾਵਾਂ-2 ਸਾਖਾ (ਵਾਧੂ ਕਾਪੀ ਸਮੇਤ) (ਅਸਲ ਮੈਡੀਕਲ ਬਿਲ ਤੇ ਸਹਿਪੱਤਰ ਨੱਥੀ ਹਨ) ਭੇਜਕੇ ਲਿਖਿਆ ਹੈ ਕਿ ਇਸ ਕਲੇਮ ਦੀ ਸਬੰਧਤ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ।
4. ਸ਼੍ਰੀ ਸੁਖਦੇਸਰ ਦਾਸ, ਰਿਟਾ:ਸੀਨੀਅਰ ਸਹਾਇਕ, ਘਰ ਨੰ:2406, ਸੈਕਟਰ-38 ਸੀ, ਚੰਡੀਗੜ੍ਹ।

ਜਸਕੀਰਤ ਕੌਰ
(ਜਸਕੀਰਤ ਕੌਰ)

ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸਾ

(Handwritten signature)

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ

ਹੁਕਮ : (36872 ਸਰਰ) 10/67-17 ਦਅ(2) (ਕੋ:ਸ-2)
 ਮਿਤੀ, ਐਸ.ਏ.ਐਸ. ਨਗਰ :: 15-11-17

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਮ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀਮਤੀ ਪ੍ਰਿਤਪਾਲ ਕੌਰ, ਸੀਨੀਅਰ ਸਹਾਇਕ, ਦਫਤਰ ਜਿਲ੍ਹਾ ਸਿੱਖਿਆ ਅਫਸਰ(ਸੈਸਿ) ਫਿਰੋਜ਼ਪੁਰ	ਰੁ:-55,470/- (ਸਿਰਫ ਪਚਵੰਜਾ ਹਜ਼ਾਰ ਚਾਰ ਸੌ ਸੱਤਰ ਰੁਪਏ)	ਸ਼੍ਰੀਮਤੀ ਪ੍ਰਿਤਪਾਲ ਕੌਰ	ਖੁੱਦ	ਮਿਤੀ 06.02.17 ਤੋਂ ਮਿਤੀ 11.02.17 ਤੱਕ ਐਸ.ਪੀ ਐਸ ਹਸਪਤਾਲ, ਲੁਧਿਆਣਾ

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ:)/ਡੀ.ਡੀ.ਓ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਬੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਬੰਧਤ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ '2202-ਜਨਰਲ ਐਜੂ-02-ਸੈਕੰਡਰੀ ਸਿੱਖਿਆ -109 ਸਰਕਾਰੀ ਸੈਕੰਡਰੀ ਸਕੂਲਜ਼ ਮੈਡੀਕਲ ਰੀਮਬਰਸਮੈਂਟ(ਨਾਨ-ਪਲਾਨ) ਵਿਚੋਂ ਸਾਲ 2017-18 ਦੌਰਾਨ ਡੈਬਿਟ ਹੋਵੇਗਾ।

ਪਰਮਜੀਤ ਸਿੰਘ, ਪੀ.ਸੀ.ਐਸ.
 ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ

ਪਿੱਠ ਅੰਕਣ ਨੰ: ਉਕਤ 14494-97

ਮਿਤੀ, ਐਸ.ਏ.ਐਸ. ਨਗਰ:- 21/11/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜਿਲ੍ਹਾ ਸਿੱਖਿਆ ਅਫਸਰ (ਸੈ:ਸਿ:), ਫਿਰੋਜ਼ਪੁਰ ਨੂੰ ਉਹਨਾਂ ਦੇ ਪੱਤਰ ਨੰ: ਲੇ-6/2017/259 ਮਿਤੀ 13.07.17 ਦੇ ਹਵਾਲੇ ਵਿਚ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਥੀ ਕਰਕੇ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ। ਨੱਥੀ: ਮੈਡੀਕਲ ਕਲੇਮ(ਅਸਲ)
3. ਜਿਲ੍ਹਾ ਖਜਾਨਾ ਅਫਸਰ ਫਿਰੋਜ਼ਪੁਰ।
4. ਸ਼੍ਰੀਮਤੀ ਪ੍ਰਿਤਪਾਲ ਕੌਰ, ਸੀਨੀਅਰ ਸਹਾਇਕ, ਦਫਤਰ ਜਿਲ੍ਹਾ ਸਿੱਖਿਆ ਅਫਸਰ(ਸੈਸਿ) ਫਿਰੋਜ਼ਪੁਰ।

ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸ਼ਾਖਾ
 (ਜਸਕੀਰਤ ਕੌਰ)

ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸ਼ਾਖਾ
 Net

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ), ਪੰਜਾਬ

ਹੁਕਮ ਨੰ: (61608 ਸਰ) 13/147-16 ਅ-2(4) (ਕੋ:ਸ-2)

ਮਿਤੀ :: 17-11-17

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜੂਰੀ ਹੇਠ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਂ	ਕਰਮਚਾਰੀ ਨਾਲ ਰਿਸ਼ਤਾ	ਇਲਾਕਾ
ਸ੍ਰੀ ਸੁਖਦੇਵ ਸਿੰਘ, ਸ.ਸ ਮਾਸਟਰ, ਸਹਸ ਚੱਕ ਰਾਮ ਸਿੰਘ ਵਾਲਾ, ਜਿਲ੍ਹਾ ਬਠਿੰਡਾ	ਰੁ:-89,591/- (ਕੇਵਲ ਉਨਾਨਵੇਂ ਹਜ਼ਾਰ ਪੰਜ ਸੌ ਇਕਾਨਵੇਂ ਰੁਪਏ)	ਮਨਪ੍ਰੀਤ ਸਿੰਘ	ਪੁੱਤਰ	18-03-14 20-03-14 ਤੱਕ ਮੇਦਾਂਤਾ ਹਸਪਤਾਲ ਗੁੜਗਾਓ

ਸ਼ਰਤਾਂ

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿੱਖਿਆ (ਸੈ:ਸਿ:)/ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇ।
4. ਇਸ ਮੱਦ ਅਧੀਨ ਰਾਬੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ '2202-ਜਨਰਲ ਐਜੂ-02-ਸੈਕੰਡਰੀ ਸਿੱਖਿਆ-109 ਸਰਕਾਰੀ ਸੈਕੰਡਰੀ ਸਕੂਲਾਂ ਦੀ ਕੋਰਸ ਗਰੀਮਬਰਸਮੈਟ (ਨਾਨ-ਪਲਾਨ) ਵਿਚੋਂ ਸਾਲ 2017-18 ਦੌਰਾਨ ਭੇਥਿਟ ਹੋਵੇਗਾ।

ਪਰਮਜੀਤ ਸਿੰਘ ਪੀ.ਸੀ.ਐਸ
ਡਾਇਰੈਕਟਰ ਸਿੱਖਿਆ ਵਿਭਾਗ (ਸੈ:ਸਿ) ਪੰਜਾਬ

ਪਿੱਠ ਅੰਕਣ ਨੰ: ਉਕਤ/14498-502

ਮਿਤੀ ਐਸ.ਏ.ਐਸ ਨਗਰ :- 21/11/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਲੇਖਾਕਾਰ , ਪੰਜਾਬ, ਚੰਡੀਗੜ।
2. ਜਿਲਾ ਸਿੱਖਿਆ ਅਫਸਰ (ਸੈ.ਸਿ) ਬਠਿੰਡਾ ਨੂੰ ਉਹਨਾਂ ਦੇ ਪੱਤਰ: ਲੇਖਾ-2/2017/2510 ਮਿਤੀ 04-10-17 ਦੇ ਹਵਾਲੇ ਵਿੱਚ।
3. ਜਿਲਾ ਖਜਾਨਾ ਅਫਸਰ ਬਠਿੰਡਾ।
4. ਪ੍ਰਿੰਸੀਪਲ/ ਮੁੱਖ ਅਧਿਆਪਕ, ਸਹਸ ਚੱਕ ਰਾਮ ਸਿੰਘ ਵਾਲਾ, ਜਿਲ੍ਹਾ ਬਠਿੰਡਾ ਨੂੰ ਅਸਲ ਮੈਡੀਕਲ ਬਿਲ ਸਮੇਤ ਨਾਲ ਨੱਥੀ ਕਰਕੇ ਭੇਜੇ ਜਾਂਦੇ ਹਨ। ਇਸ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ। (ਨੱਥੀ ਅਸਲ ਮੈਡੀਕਲ ਬਿਲ ਸਮੇਤ)
5. ਸ੍ਰੀ ਸੁਖਦੇਵ ਸਿੰਘ, ਸ.ਸ ਮਾਸਟਰ, ਸਹਸ ਚੱਕ ਰਾਮ ਸਿੰਘ ਵਾਲਾ, ਜਿਲ੍ਹਾ ਬਠਿੰਡਾ।

ਸਸਕੀ 23 ਨੰਬਰ 21.11.17
(ਜਸਕੀਰਤ ਕੌਰ)

ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸੇਵਾ

(Signature)

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ

ਹੁਕਮ :: (64423 ਸਰਰ) 12/34-17 ਅ-1(2) (ਕੋ.ਸੈਲ-2)

ਮਿਤੀ, ਐਸ.ਏ.ਐਸ. ਨਗਰ :: 17-11-17

ਹੇਠ ਲਿਖੇ ਕਰਮਚਾਰੀ ਨੂੰ ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਮ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀਮਤੀ ਸੰਤੋਸ਼ ਸੂਦ ਪਤਨੀ ਲੇਟ ਸ਼੍ਰੀ ਕ੍ਰਿਸ਼ਨ ਸੂਦ, ਰਿਟਾ: ਸੁਪਰਡੈਂਟ, ਦਫਤਰ ਡੀ.ਪੀ.ਆਈ (ਸੈਸਿ), ਪੰਜਾਬ, ਚੰਡੀਗੜ੍ਹ। ਬੈਂਕ ਖਾਤਾ ਨੰ: 620112100024889 ਆਈ.ਐਫ.ਐਸ.ਸੀ.ਕੋਡ- ਬੀ.ਕੇ.ਆਈ.ਡੀ.0006201 ਬੈਂਕ ਦਾ ਨਾਂ- ਬੈਂਕ ਆਫ ਇੰਡੀਆ, ਸੈਕਟਰ-20 ਸੀ, ਚੰਡੀਗੜ੍ਹ ਪੀ.ਪੀ.ਓ ਨੰ:115720/ਪੰਜਾਬ	ਰੁਪੈ:4,053/- (ਚਾਰ ਹਜ਼ਾਰ ਤਰਵੰਜਾ ਸਿਰਫ)	ਸ਼੍ਰੀਮਤੀ ਸੰਤੋਸ਼ ਸੂਦ	ਪਤਨੀ	ਮਿਤੀ 14-03-17 ਤੋਂ 18-03- ਜੀ.ਐਮ.ਸੀ.ਐਚ. ਸੈਕਟਰ-16 ਚੰਡੀਗੜ੍ਹ

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਸ਼ਾਖਾ/ ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
2. ਕਿ ਸਬੰਧਤ ਵੱਲੋਂ ਕਿਸੇ ਸਰਕਾਰੀ/ ਪ੍ਰਾਇਵੇਟ ਬੀ ਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਜ਼ਿਲਾ ਸਿੱਖਿਆ ਅਫਸਰ/ ਡੀ.ਡੀ.ਓ ਡਾਇਰੈਕਟੋਰੇਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਗੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਗੀਇਬਰਸਮੈਂਟ ਐਂਡ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੌਰਮਿੰਟ ਪੈਨਸ਼ਨਰਜ਼ ਸਾਲ 2017-18 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪਰਮਜੀਤ ਸਿੰਘ

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ

ਪਿਠ ਅੰਕਣ ਨੰ: ਉਕਤ 14507-10

ਮਿਤੀ :- 21/11/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਲੇਖਾਕਾਰ , ਪੰਜਾਬ, ਚੰਡੀਗੜ੍ਹ।
2. ਜਿਲਾ ਖਜ਼ਾਨਾ ਅਫਸਰ, ਪੰਜਾਬ, ਚੰਡੀਗੜ੍ਹ।
3. ਸੁਪਰਡੈਂਟ ਸੇਵਾਵਾਂ-2 ਸ਼ਾਖਾ (ਵਾਯੂ ਕਾਪੀ ਸਮੇਤ) (ਅਸਲ ਮੈਡੀਕਲ ਬਿਲ ਤੇ ਸਹਿਪੱਤਰ ਨੱਥੀ ਹਨ) ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਸਬੰਧਤ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ।
4. ਸ਼੍ਰੀਮਤੀ ਸੰਤੋਸ਼ ਸੂਦ ਪਤਨੀ ਲੇਟ ਸ਼੍ਰੀ ਕ੍ਰਿਸ਼ਨ ਸੂਦ, ਮਕਾਨ ਨੰ: 888, ਬਲੋਜਮ ਸੋਸਾਇਟੀ, ਸੈਕਟਰ-48 ਏ, ਚੰਡੀਗੜ੍ਹ।

ਜਸਕੀਰਤ ਕੌਰ
21.11.17
(ਜਸਕੀਰਤ ਕੌਰ)

ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸ਼ਾਖਾ

(Handwritten signature)

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੀ.ਸੀ.), ਪੰਜਾਬ

ਹੁਕਮ :: (61808 ਸਰਰ) 12/59-17 ਸੇ-1(1) (ਕੋ.ਸੈਲ-2)

ਮਿਤੀ, ਐਸ.ਏ.ਐਸ. ਨਗਰ :: 17-11-17

ਹੇਠ ਲਿਖੇ ਕਰਮਚਾਰੀ ਨੂੰ ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਤੋਂ ਜਾਰੀ ਹੋਈਆਂ ਹਦਾਇਤਾਂ ਅਧੀਨ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਮ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਥਾਨ
ਸ਼੍ਰੀ ਚਰਨਜੀਤ ਸਿੰਘ, ਰਿਟਾਇਰਡ ਸੀਨੀਅਰ ਸਹਾਇਕ, ਦਫਤਰ ਡੀ.ਪੀ.ਆਈ (ਸੀ.ਸੀ.), ਪੰਜਾਬ, ਚੰਡੀਗੜ੍ਹ। ਬੈਂਕ ਖਾਤਾ ਨੰ: 51024737822 ਆਈ.ਐਫ.ਐਸ.ਸੀ.ਕੋਡ- ਐਸ.ਬੀ.ਆਈ.ਐਨ 0031319 ਬੈਂਕ ਦਾ ਨਾਂ- ਸਟੇਟ ਬੈਂਕ ਆਫ ਇੰਡੀਆ, ਸੈਕਟਰ 17 ਡੀ, ਚੰਡੀਗੜ੍ਹ। ਪੀ.ਪੀ.ਓ ਨੰ: 233378/ਪੰਜਾਬ	ਰੁਪੈ: 6,097/- (ਛੇ ਹਜ਼ਾਰ ਸਤਾਨਵੇਂ ਸਿਰਫ)	ਚਰਨਜੀਤ ਸਿੰਘ	ਖੁਦ	ਮਿਤੀ 13 ਤੋਂ 14 ਪੀ.ਜੀ. ਚੰਡੀਗੜ੍ਹ

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਸ਼ਾਖਾ/ ਡੀ.ਡੀ.ਓ ਆਪਣੇ ਪੱਧਰ ਤੇ ਕਰਨ।
2. ਕਿ ਸਬੰਧਤ ਵੱਲੋਂ ਕਿਸੇ ਸਰਕਾਰੀ/ ਪ੍ਰਾਇਵੇਟ ਬੀ ਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾ ਹੋਣ ਦੀ ਸੂਰਤ ਵਿਚ ਜ਼ਿਲਾ ਸਿੱਖਿਆ ਅਫਸਰ/ ਡੀ.ਡੀ.ਓ ਡਾਇਰੈਕਟਰ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਵੈਲਫੇਅਰ-200 ਅਦਰ ਪ੍ਰੋਗਰਾਮ ਗੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਗੀਇਬਰਸਮੈਂਟ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੋਰਮਿਟ ਪੈਨਸ਼ਨਰਜ਼ ਸਾਲ 2017-18 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪਰਮਜੀਤ ਸਿੰਘ

ਡਾਇਰੈਕਟਰ ਸਿੱਖਿਆ ਵਿਭਾਗ (ਸੀ.ਸੀ.)

ਪਿਠ ਅੰਕਣ ਨੰ: ਉਕਤ 14503-06

ਮਿਤੀ :- 21/11/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜ਼ਿਲਾ ਖਜਾਨਾ ਅਫਸਰ, ਪੰਜਾਬ, ਚੰਡੀਗੜ੍ਹ।
3. ਸੁਪਰਡੈਂਟ ਸੇਵਾਵਾਂ-2 ਸ਼ਾਖਾ (ਵਾਯੂ ਕਾਪੀ ਸਮੇਤ) (ਅਸਲ ਮੈਡੀਕਲ ਬਿਲ ਤੇ ਸਹਿਪੱਤਰ ਨੱਥੀ ਹਨ) ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਸਬੰਧਤ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ।
4. ਸ਼੍ਰੀ ਚਰਨਜੀਤ ਸਿੰਘ, ਪੁੱਤਰ ਸ਼੍ਰੀ ਮੁਕੰਦ ਸਿੰਘ, ਹਾਊਸ ਨੰ: 390, ਅਰਵਿੰਦਰ ਨਗਰ, ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ

ਜਸਕੀਰਤ ਕੌਰ
(ਜਸਕੀਰਤ ਕੌਰ)

ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸਿੱਖਿਆ ਵਿਭਾਗ
(Signature)

ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ ਸਿ), ਪੰਜਾਬ

ਹੁਕਮ ਨੰ: (62101 ਸਰਗ) 6/134-17 ਅ-1(3) (ਕੋ:ਸ-2)

ਮਿਤੀ :: 17-11-2017

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਮ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦੀ ਮਿਤੀ
ਸ੍ਰੀ ਮੋਹਨ ਲਾਲ, ਰਿਟਾ: ਪੰਜਾਬੀ ਲੈਕ: ਸਸਸਸ ਰਕਬਾ, ਜਿਲ੍ਹਾ ਲੁਧਿਆਣਾ	ਰੁ:-1,43,328/- (ਕੇਵਲ ਇੱਕ ਲੱਖ ਤਰਤਾਲੀ ਹਜਾਰ ਤਿੰਨ ਸੌ ਅਠਾਈ ਰੁਪਏ)	ਸ਼੍ਰੀਮਤੀ ਊਸ਼ਾ ਰਾਣੀ	ਪਤਨੀ	10-05-14 ਤੋਂ 17-05-14 ਤੱਕ ਪੰਚਮ ਹਸਪਤਾਲ, ਲੁਧਿਆਣਾ

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿਖਿਆ (ਸੈ:ਸਿ:)/ ਸਕੂਲ ਮੁੱਖੀ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ ਸਰਕਾਰੀ ਬੀਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ " 2235- ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਗੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਪੈਨਸ਼ਨਰਜ਼-03- ਗੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੋਰਮਿੰਟ ਪੈਨਸ਼ਨਰਜ਼ ਸਾਲ 2017-18 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪਰਮਜੀਤ ਸਿੰਘ, ਪੀ.ਸੀ.ਐੱਸ
ਡਾਇਰੈਕਟਰ ਸਿੱਖਿਆ ਵਿਭਾਗ (ਸੈ:ਸਿ) ਪੰਜਾਬ

ਪਿੱਠ ਅੰਕਣ ਨੰ: ਉਕਤ | 4571-14

ਮਿਤੀ :- 21/11/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

ਰਜਿਸਟਰਡ

1. ਮਹਾਂਲੇਖਾਕਾਰ , ਪੰਜਾਬ, ਓਡੀਗੜ।
2. ਜਿਲ੍ਹਾ ਸਿਖਿਆ ਅਫਸਰ (ਸੈ:ਸਿ) ਲੁਧਿਆਣਾ ਨੂੰ ਉਹਨਾਂ ਦੇ ਪੱਤਰ ਲੇਖਾ-7/2017/1106 ਮਿਤੀ 24.10.17 ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਥੀ ਕਰਕੇ ਭੇਜਦੇ ਹੋਏ ਲਿਖਿਆ ਜਾਂਦਾ ਹੈ ਕਿ ਇਹ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
3. ਜਿਲ੍ਹਾ ਖਜਾਨਾ ਅਫਸਰ ਲੁਧਿਆਣਾ।
4. ਪ੍ਰਿੰਸੀਪਲ/ ਮੁੱਖ ਅਧਿਆਪਕ, ਸਸਸਸ ਰਕਬਾ, ਜਿਲ੍ਹਾ ਲੁਧਿਆਣਾ ਨੂੰ ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਮੰਨਜ਼ੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਨਾ ਯਕੀਨੀ ਬਣਾਇਆ ਜਾਵੇ।

21/11/17
(ਜਸਕੀਰਤ ਕੌਰ)

ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ
(Signature)

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ

ਹੁਕਮ ਨੰ: (61886 ਸਰਰ) 5/89-17 ਅ-5(2) (ਕੋ:ਸ-2)

ਮਿਤੀ :: 14-11-2017

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਂ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀ ਬਿਕਰ ਸਿੰਘ, ਰਿਟਾ: ਮੁੱਖ ਅਧਿਆਪਕ, ਸਹਸ ਹਰੀਗੜ੍ਹ, ਜਿਲ੍ਹਾ ਬਰਨਾਲਾ	ਰੁ:-2,11,109/- (ਕੇਵਲ ਦੋ ਲੱਖ ਗਿਆਰਾਂ ਹਜ਼ਾਰ ਇੱਕ ਸੌ ਨੌਂ ਰੁਪਏ)	ਮਹਿੰਦਰ ਕੌਰ	ਪਤਨੀ	05-06-17 ਤੋਂ 13-06-17 ਤੱਕ ਮੈਕਸ ਹਸਪਤਾਲ, ਮੋਹਾਲੀ

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ:)/ ਸਕੂਲ ਮੁੱਖੀ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ ਸਰਕਾਰੀ ਬੀਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ " 2235- ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਗੀਇਬਰਸਮੈਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03- ਗੀਇਬਰਸਮੈਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੌਰਮਿਟ ਪੈਨਸ਼ਨਰਜ਼ ਸਾਲ 2017-18 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪਰਮਜੀਤ ਸਿੰਘ, ਪੀ.ਸੀ.ਐੱਸ
ਡਾਇਰੈਕਟਰ ਸਿੱਖਿਆ ਵਿਭਾਗ (ਸੈ:ਸਿ) ਪੰਜਾਬ

ਪਿੱਠ ਅੰਕਣ ਨੰ: ਉਕਤ 14518-21

ਮਿਤੀ :- 21/11/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

ਰਜਿਸਟਰਡ

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ) ਬਰਨਾਲਾ ਨੂੰ ਉਹਨਾਂ ਦੇ ਪੱਤਰ ਲੇਖਾ-1/2017/4849 ਮਿਤੀ 12-10-17 ਨੂੰ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਥੀ ਕਰਕੇ ਭੇਜਦੇ ਹੋਏ ਲਿਖਿਆ ਜਾਂਦਾ ਹੈ ਕਿ ਇਸ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
3. ਜ਼ਿਲ੍ਹਾ ਖਜਾਨਾ ਅਫਸਰ ਬਰਨਾਲਾ।
4. ਪ੍ਰਿੰਸੀਪਲ/ ਮੁੱਖ ਅਧਿਆਪਕ, ਸਹਸ ਹਰੀਗੜ੍ਹ, ਜਿਲ੍ਹਾ ਬਰਨਾਲਾ ਨੂੰ ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਮੰਨਜ਼ੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਨਾ ਯਕੀਨੀ ਬਣਾਇਆ ਜਾਵੇ।

ਜਸਕੀਰਤ ਕੌਰ 21.11.17
(ਜਸਕੀਰਤ ਕੌਰ)

ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸਾਖਾ

ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ ਸਿ), ਪੰਜਾਬ

ਹੁਕਮ :: (50951 ਸਰਰ) 12/58-15 ਸੈ-1(1) (ਕੋ:ਸੈਲ-2)

ਮਿਤੀ, ਐਸ.ਏ.ਐਸ. ਨਗਰ :: 13-10-17

ਹੇਠ ਲਿਖੇ ਕਰਮਚਾਰੀ ਨੂੰ ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਮ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀਮਤੀ ਮੇਹਦਾਂ ਰਾਣੀ, ਰਿਟਾ: ਸੀਨੀਅਰ ਸਹਾਇਕ, ਦਫਤਰ ਡੀ.ਪੀ.ਆਈ (ਸੈਸਿ), ਪੰਜਾਬ। ਬੈਂਕ ਖਾਤਾ ਨੰ:51024733408 ਆਈ.ਐਫ.ਐਸ.ਸੀ.ਕੋਡ- ਐਸ.ਬੀ.ਬੀ.ਜੇ0010319 ਬੈਂਕ ਦਾ ਨਾਂ- ਸਟੇਟ ਬੈਂਕ ਆਫ ਬੀਕਾਨੇਰ ਐਂਡ ਜੈਪੁਰ, ਚੰਡੀਗੜ੍ਹ। ਪੀ.ਪੀ.ਓ ਨੰ:1112010385/ਪੰਜਾਬ	ਰੁਪੈ:9,656/- (ਨੌ ਹਜ਼ਾਰ ਛੇ ਸੌ ਛਪੰਜਾ ਸਿਰਫ)	ਸ਼੍ਰੀਮਤੀ ਮੇਹਦਾਂ ਰਾਣੀ	ਖੁਦ	ਮਿਤੀ 03-05-17 ਤੋਂ 03-09-17 ਤੱਕ ਪੀ.ਜੀ.ਆਈ, ਚੰਡੀਗੜ੍ਹ।

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਸ਼ਾਖਾ/ ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
2. ਕਿ ਸਬੰਧਤ ਵੱਲੋਂ ਕਿਸੇ ਸਰਕਾਰੀ/ ਪ੍ਰਾਇਵੇਟ ਬੀ ਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਜ਼ਿਲਾ ਸਿਖਿਆ ਅਫਸਰ/ ਡੀ.ਡੀ.ਓ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸ਼ਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਰੀਇਬਰਸਮੈਂਟ ਆਫ ਮੈਡੀਕਲ ਐਕਸਪੈਡੀਚਰ ਟੂ ਪੈਨਸ਼ਨਰਜ਼-03-ਰੀਇਬਰਸਮੈਂਟ ਆਫ ਮੈਡੀਕਲ ਐਕਸਪੈਡੀਚਰ ਟੂ ਪੰਜਾਬ ਗੋਰਮਿੰਟ ਪੈਨਸ਼ਨਰਜ਼ ਸਾਲ 2017-18 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪਰਮਜੀਤ ਸਿੰਘ

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿੱਠ ਅੰਕਣ ਨੰ: ਉਕਤ 14 532-25

ਮਿਤੀ :- 21/10/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਲੇਖਾਕਾਰ , ਪੰਜਾਬ, ਚੰਡੀਗੜ੍ਹ।
2. ਜਿਲਾ ਖਜ਼ਾਨਾ ਅਫਸਰ, ਪੰਜਾਬ, ਚੰਡੀਗੜ੍ਹ।
3. ਸੁਪਰਡੈਂਟ ਸੇਵਾਵਾਂ-2 ਸਾਖਾ (ਵਾਯੂ ਕਾਪੀ ਸਮੇਤ) (ਅਸਲ ਮੈਡੀਕਲ ਬਿਲ ਤੇ ਸਹਿਪੱਤਰ ਨੱਥੀ ਹਨ) ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਸਬੰਧਤ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ।
4. ਸ਼੍ਰੀਮਤੀ ਮੇਹਦਾਂ ਰਾਣੀ, ਰਿਟਾ: ਸੀਨੀਅਰ ਸਹਾਇਕ, ਮਕਾਨ ਨੰ:ਆਰ 18, ਸੈਕਟਰ-74, ਮੋਹਾਲੀ।

21/10/17
(ਜਸਕੀਰਤ ਕੌਰ)

ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸ਼ਾਖਾ
C. K.

ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ ਸਿ), ਪੰਜਾਬ

ਹੁਕਮ ਨੰ: (62036 ਸਰਰ) 13/217-17 ਅ-4(2) (ਕੋ:ਸ-2)
 ਮਿਤੀ :: 15-11-2017

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜੂਰੀ ਹੇਠ ਲਿਖੇ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਮ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ
ਸ੍ਰੀ ਜੋਗ ਸਿੰਘ ਗਿੱਲ, ਰਿਟਾ:ਡੀ ਪੀ ਈ ਸ.ਹ.ਸ ਸੇਹ, ਜਿਲ੍ਹਾ ਲੁਧਿਆਣਾ।	ਰੁ:-64,796/- (ਕੇਵਲ ਚੌਠ ਹਜਾਰ ਸੱਤ ਸੌ ਛਿਆਨਵੇਂ ਰੁਪਏ)	ਸ੍ਰੀ ਮਨਪ੍ਰੀਤ ਸਿੰਘ	ਪੁੱਤਰ	24-12-15 ਤੋਂ 28-12-15 ਤੱਕ ਆਈ.ਵੀ.ਵਾਈ ਹਸਪਤਾਲ ਖੰਨਾ

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿਖਿਆ ਅਫਸਰ (ਸੈ:ਸਿ:)/ ਸਕੂਲ ਮੁੱਖੀ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ ਸਰਕਾਰੀ ਬੀਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ " 2235- ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਪੈਨਸ਼ਨਰਜ਼-03- ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੋਰਮਿੰਟ ਪੈਨਸ਼ਨਰਜ਼ 2017-18 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪਰਮਜੀਤ ਸਿੰਘ, ਪੀ ਸੀ ਐੱਸ
 ਡਾਇਰੈਕਟਰ ਸਿੱਖਿਆ ਵਿਭਾਗ (ਸੈ:ਸਿ) ਪੰਜਾਬ

ਪਿੱਠ ਅੰਕਣ ਨੰ: ਉਕਤ / 4529-32

ਮਿਤੀ :- 21/11/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

ਰਜਿਸਟਰਡ

1. ਮਹਾਂਲੇਖਾਕਾਰ , ਪੰਜਾਬ, ਚੰਡੀਗੜ।
2. ਜਿਲ੍ਹਾ ਸਿਖਿਆ ਅਫਸਰ (ਸੈ:ਸਿ) ਲੁਧਿਆਣਾ ਨੂੰ ਉਹਨਾਂ ਦੇ ਪੱਤਰ ਲੇਖਾ-7/2017/2974 ਮਿਤੀ 24.10.17 ਅਸਲ ਮੈਡੀਕਲ ਬਿਲ ਸਮੇਤ ਮੰਨਜੂਰੀ ਨਾਲ ਨੱਥੀ ਕਰਕੇ ਭੇਜਦੇ ਹੋਏ ਲਿਖਿਆ ਜਾਂਦਾ ਹੈ ਕਿ ਇਸ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
3. ਜਿਲ੍ਹਾ ਖਜਾਨਾ ਅਫਸਰ ਲੁਧਿਆਣਾ।
4. ਪਿੰਸੀਪਲ/ ਮੁੱਖ ਅਧਿਆਪਕ, ਸ.ਹ.ਸ ਸੇਹ, ਜਿਲ੍ਹਾ ਲੁਧਿਆਣਾ ਨੂੰ ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਮੰਨਜੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਨਾ ਯਕੀਨੀ ਬਣਾਇਆ ਜਾਵੇ।

ਸਸੀ/23 ਕੋਰ
 (ਜਸਕੀਰਤ ਕੌਰ)
 ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸਾ
